

ਸਾਰੰਗ ਮਹਲਾ ੯ ॥

Saarang, Ninth Mehl:

ਕਹਾ ਮਨ ਬਿਖਿਆ ਸਿਉ ਲਪਟਾਹੀ ॥

O mortal, why are you engrossed in corruption?

ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥

No one is allowed to remain in this world; one comes, and another departs.
||1||Pause||

ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥

Who has a body? Who has wealth and property? With whom should we fall in love?

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥

Whatever is seen, shall all disappear, like the shade of a passing cloud. ||1||

ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥

Abandon egotism, and grasp the Sanctuary of the Saints; you shall be liberated in an instant.

ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥

O servant Nanak, without meditating and vibrating on the Lord God, there is no peace, even in dreams. ||2||2||